

ਸ੍ਰੀ ਸੈਣੁ ॥

Sri Sain:

ਧੂਪ ਦੀਪ ਘ੍ਰਿਤ ਸਾਜਿ ਆਰਤੀ ॥

With incense, lamps and ghee, I offer this lamp-lit worship service.

ਵਾਰਨੇ ਜਾਉ ਕਮਲਾ ਪਤੀ ॥੧॥

I am a sacrifice to the Lord of Lakshmi. ||1||

ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥

Hail to You, Lord, hail to You! Again and again, hail to You, Lord King, Ruler of all! ||1||Pause||

ਉਤਮੁ ਦੀਅਰਾ ਨਿਰਮਲ ਬਾਤੀ ॥

Sublime is the lamp, and pure is the wick.

ਤੁਹੀ ਨਿਰੰਜਨੁ ਕਮਲਾ ਪਾਤੀ ॥੨॥

You are immaculate and pure, O Brilliant Lord of Wealth! ||2||

ਰਾਮਾ ਭਗਤਿ ਰਾਮਾਨੰਦੁ ਜਾਨੈ ॥

Raamaanand knows the devotional worship of the Lord.

ਪੂਰਨ ਪਰਮਾਨੰਦੁ ਬਖਾਨੈ ॥੩॥

He says that the Lord is all-pervading, the embodiment of supreme joy. ||3||

ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥

The Lord of the world, of wondrous form, has carried me across the terrifying world-ocean.

ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥

Says Sain, remember the Lord, the embodiment of supreme joy! ||4||2||